



Punjab Government Gazette

Published by Authority

No. 7]

CHANDIGARH, FRIDAY, FEBRUARY 14, 2025 (MAGHA 25, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾਂ-2 ਸ਼ਾਖਾ)

ਹੁਕਮ

ਮਿਤੀ 31 ਦਸੰਬਰ, 2024

ਨੰ: WSSD-BR203/16/2023-6BR2/I/999528/2024.- ਸ਼੍ਰੀ ਪ੍ਰਗਟ ਸਿੰਘ, ਉਪ ਮੰਡਲ ਇੰਜੀਨੀਅਰ (ਕੋਡ ਨੰਬਰ 868/1187- ਡਿਪਲੋਮਾ ਹੋਲਡਰ), ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਰਾਮਪੁਰਾ ਫੂਲ ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਵਲੀ ਜਿਲਦ-1 ਭਾਗ-1 ਦੇ ਨਿਯਮ 3.26 ਅਧੀਨ ਮਿਤੀ 31.12.2024 (ਬਾ.ਦੁ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਇਸ ਤੋਂ ਇਲਾਵਾ ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜ਼ੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ਨੂੰ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਵਲੀ ਭਾਗ 2 ਦੇ ਨਿਯਮ 2.2 (ਬੀ) ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

3. ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਰਾਮਪੁਰਾ ਫੂਲ ਦਾ ਵਾਧੂ ਚਾਰਜ ਸ਼੍ਰੀ ਜਗਦੀਪ ਸਿੰਘ, ਉਪ ਮੰਡਲ ਇੰਜੀਨੀਅਰ, ਜਸਸ ਉਪ ਮੰਡਲ ਨੰ.2 ਬਠਿੰਡਾ ਨੂੰ ਦਿੱਤਾ ਜਾਂਦਾ ਹੈ। ਇਸ ਵਾਧੂ ਚਾਰਜ ਦੇ ਬਦਲੇ ਅਧਿਕਾਰੀ ਨੂੰ ਕੋਈ ਵੀ ਵਾਧੂ ਵਿੱਤੀ ਲਾਭ ਮਿਲਣਯੋਗ ਨਹੀਂ ਹੋਣਗੇ।

ਚੰਡੀਗੜ੍ਹ

ਮਿਤੀ 16 ਦਸੰਬਰ, 2024

ਨੀਲਕੰਠ ਐਸ. ਆਵਾਡ,ਆਈ.ਏ.ਐਸ.,

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।